

## ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪਟਿਆਲਾ।

### ਸੈਲਫ ਅਪੇਜ਼ਲ ਫਾਰਮ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗਹੁੱਪ ਏ,ਬੀ ਅਤੇ ਸੀ ਦੇ ਅਧਿਕਾਰੀਆਂ/ਕਰਮਚਾਰੀਆਂ ਦੀ  
ਸਲਾਨਾ ਕਾਰਗਜ਼ਾਰੀ ਅਪੇਜ਼ਲ ਰਿਪੋਰਟ ਲਈ ਮਿਤੀ.....ਤੋਂ.....ਤੱਕ  
.....ਦਫਤਰ, ਵਿੱਚ ਕੰਮ ਕੀਤਾ। ਸਮਾਂ/ਸਾਲ ਦੀ ਰਿਪੋਰਟ

#### ਨਿੱਜੀ ਡਾਟਾ

##### **ਭਾਗ-1**

1.	ਅਧਿਕਾਰੀ/ਕਰਮਚਾਰੀ ਦਾ ਨਾਂ	
2.	ਜਨਮ ਮਿਤੀ	
3.	ਅਸਾਮੀ ਜਿਸ ਤੇ ਕੰਮ ਕਰਦਾ ਹੈ	
4.	ਮੌਜੂਦਾ ਗ੍ਰੇਡ ਵਿੱਚ ਲਗਾਤਾਰ ਨਿਯੁਕਤੀ ਦੀ ਮਿਤੀ ਅਤੇ ਗ੍ਰੇਡ	
5.	ਸਾਲ ਦੌਰਾਨ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਦਾ ਸਮਾਂ(ਟ੍ਰੈਨਿੰਗ ਆਦਿ ਦਾ ਸਮਾਂ ਵੀ ਸਪੱਸ਼ਟ ਕੀਤਾ ਜਾਵੇ।	
6.	ਪ੍ਰਾਪਟੀ ਰਿਟਰਨ ਭਰਨ ਦੀ ਮਿਤੀ	
7.	ਉ)ਕੀ ਅਧਿਕਾਰੀ / ਕਰਮਚਾਰੀ ਨੇ ਪੀ ਆਰ ਵੀਜ਼ਾ/ਗਰੀਨ ਕਾਰਡ/ਇਮੀਗਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ?	
8.	ਅ) ਜੇਕਰ ਹਾਂ, ਤਾਂ ਪੂਰੀ ਸੂਚਨਾ ਮੁਕੰਮਲ ਵੇਰਵਾ ਸਹਿਤ ਦਰਜ ਕੀਤੀ ਜਾਵੇ, ਜਿਵੇ ਕਿ ਅਧਿਕਾਰੀ/ਕਰਮਚਾਰੀ ਵਲੋਂ ਕਿਸ ਦੇਸ਼ ਦੀ ਪੀ ਆਰ ਵੀਜ਼ਾ/ ਗਰੀਨ ਕਾਰਡ/ ਇਮੀਗਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ। ਸਬੰਧਤ ਦਸਤਾਵੇਜ਼ਾਂ ਦੀ ਕਾਪੀ ਨਾਲ ਨੱਖੀ ਕੀਤੀ ਜਾਵੇ।	

**ਭਾਗ-2.** (ਨਿੱਜੀ ਮੁਲੰਕਣ)ਉਸ ਅਧਿਕਾਰੀ/ਕਰਮਚਾਰੀ ਵੱਲੋਂ ਭਰਿਆ ਜਾਵੇ, ਜਿਸ ਦੀ ਰਿਪੋਰਟ ਲਿੱਖੀ ਜਾ  
ਰਹੀ ਹੈ :-

1. ਡਿਊਟੀ ਦਾ ਸੰਖੇਪ ਵਿਵਰਣ:-

2. \_\_\_\_\_ ਤੱਕ ਮੁੱਖ ਦਫਤਰ, ਵਿੱਚ ਕੀਤੇ ਕੰਮ ਦਾ ਸੰਖੇਪ ਵਿਵਰਣ (ਇਹ  
100 ਸ਼ਬਦ ਤੋਂ ਜ਼ਿਆਦਾ ਨਾ ਹੋਵੇ)

**ਸਥਾਨ:**

**ਹਸਤਾਖਰ**  
(ਜਿਸ ਦੀ ਰਿਪੋਰਟ ਲਿੱਖੀ ਜਾਣੀ ਹੈ)

ਭਾਗ-3 (ਰਿਪੋਰਟ ਲਿੱਖਣ ਵਾਲੇ ਅਧਿਕਾਰੀ ਵੱਲੋਂ ਮੁਲਕਣ)

(ਕ੍ਰਿਪਾ ਕਰਕੇ ਰਿਪੋਰਟ ਲਿੱਖਣ ਤੋਂ ਪਹਿਲਾਂ ਦਿਸ਼ਾ ਨਿਰਦੇਸ਼ ਧਿਆਨ ਨਾਲ ਪੜ੍ਹ ਲਏ ਜਾਣ)

1. ਰਿਪੋਰਟ ਕਰਤਾ/ਰਿਵਿਊ ਕਰਤਾ ਅਧਿਕਾਰੀ ਦੁਆਰਾ ਹਰ ਇੱਕ ਨੁਕਤੇ ਦੀ ਅੰਕਿਕ ਗ੍ਰੇਡਿੰਗ ਅਤੇ ਦਰਜਬੰਦੀ ਹੇਠ ਅਨੁਸਾਰ ਦਿੱਤੀ ਜਾਵੇ:-

ੴ) ਕੀਤੇ ਕੰਮ ਦਾ ਮੁਲਅੰਕਣ (ਇਸ ਭਾਗ ਨੂੰ 40% ਵੇਟੇਜ (weightage) ਹੋਵੇਗੀ)

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਦਿੱਤੀ ਅੰਕਿਕ ਗ੍ਰੇਡਿੰਗ ਦਰਜਬੰਦੀ	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਦਰਜਬੰਦੀ ਜੇਕਰ ਉਹ ਕਾਲਮ ਨੰ: 3 ਨਾਲ ਸਹਿਮਤ ਨਹੀਂ	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਅਲਾਟ ਕੀਤੇ ਵਿਸ਼ਾਂ ਦੇ ਕੰਮ ਦੀ ਪ੍ਰਾਪਤੀ		0-8			
2. ਕੀ ਅਧਿਕਾਰੀ ਪੰਜਾਬੀ ਵਿੱਚ ਕੰਮ ਕਰਦਾ ਹੈ?		0-8			
3. ਕੰਮ ਦੀ ਗੁਣਵੰਨਤਾ		0-8			
4. ਟਾਈਪ/ਕੰਪਿਊਟਰ ਵਿੱਚ ਮੁਹਾਰਤ (ਸਪੀਡ ਅਤੇ ਸੁਧਤਾ)		0-8			
5. ਕੰਮ ਦੀ ਕਾਰਜਕੁਸ਼ਲਤਾ (ਰਜਿਸਟਰਾਂ ਅਤੇ ਚਾਰਟਾਂ ਆਦਿ ਦੀ ਕਾਰਜਕੁਸ਼ਲਤਾ ਆਦਿ)		0-8			
ਕੀਤੇ ਕੰਮ ਦੀ ਸਮੁੱਚੀ ਦਰਜਬੰਦੀ <b>(over all grading)</b> 1 ਅਤੇ 5 ਦਾ ਕੁਲ ਜੋੜ					

ਅ) ਵਿਅਕਤੀਗਤ ਗੁਣਾਂ/ਵਿਸ਼ੇਸ਼ਤਾਵਾਂ ਦਾ ਮੁਲਅੰਕਣ(ਇਸ ਭਾਗ ਨੂੰ 30% (weightage) ਵੇਟੇਜ਼ ਹੋਵੇਗੀ)

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਦਿੱਤੀ ਅੰਕਿਕ ਗ੍ਰੇਡਿੰਗ ਦਰਜਬੰਦੀ (Grade)	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਦਰਜਾਬੰਦੀ ਜੇਕਰ ਉਹ ਕਾਲਮ ਨੰ: 3 ਨਾਲ ਸਹਿਮਤ ਨਹੀਂ ਹੈ (ਕਾਰਨ ਦੱਸਦੇ ਹੋਏ)	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਕੰਮ ਪ੍ਰਤੀ ਵਤੀਰਾ	0-4				
2. ਜਿੰਮੇਵਾਰੀ ਦੀ ਭਾਵਨਾ	0-4				
3. ਸਮੇਂ ਸਿਰ ਕੰਮ ਨਿਪਟਾਉਣ ਦੀ ਸਮੱਰਥਾ	0-4				
4. ਬਿਆਨ ਕਰਨ ਦੀ ਸਮੱਰਥਾ	0-4				
5. ਵਿਸਲੇਸ਼ਣ ਕਰਨ ਦੀ ਯੋਗਤਾ	0-4				
6. ਟੀਮ ਦੇ ਤੌਰ 'ਤੇ ਕਰਨ ਦੀ ਸਮੱਰਥਾ।	0-4				
7. ਅਨੁਸਾਸਨ ਰੱਖਣਾ	0-3				
8. ਅੰਦਰੂਨੀ ਅਸਾਮੀ ਸਬੰਧ	0-3				
ਨਿੱਜੀ ਗੁਣਾਂ ਦੇ ਆਧਾਰ 'ਤੇ ਸਮੁੱਚੀ ਦਰਜਾਬੰਦੀ (over all grading) 1 ਤੋਂ 8 ਦਾ ਕੁਲ ਜੋੜ	30				

ਇ) ਕਰਮਚਾਰੀ/ਅਧਿਕਾਰੀ ਦੀ ਕੰਮ ਕਰਨ ਦੀ ਯੋਗਤਾ ਦਾ ਮੁਲਅੰਕਣ (ਇਸ ਭਾਗ ਨੂੰ 30% ਵੇਟੇਜ (weightage) ਹੋਵੇਗੀ)

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਦਿੱਤੀ ਅੰਕਿਕ ਗ੍ਰੇਡਿੰਗ ਦਰਜਾਬੰਦੀ (Grade)	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਦਰਜਾਬੰਦੀ (ਗ੍ਰੇਡ) ਜੇਕਰ ਉਹ ਕਾਲਮ ਨੰ: 3 ਨਾਲ ਸਹਿਮਤ ਨਹੀਂ ਹੋਵੇ (ਕਾਰਨ ਦੱਸਦੇ ਹੋਏ)	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5	6
1. ਕੰਮ ਦੇ ਥੇਤਰ ਵਿੱਚ ਤੂਲਾਂ/ਨਿਯਮਾਂ/ਕੰਮ ਦੇ ਤਰੀਕੇ (procedure) ਦੀ ਜਾਣਕਾਰੀ ਅਤੇ ਉਨ੍ਹਾਂ ਨੂੰ ਸਹੀ ਵਰਤੋਂ ਸਬੰਧੀ ਰਿਆਨ	0-8				
2. ਤਾਲਮੇਲ ਦੀ ਯੋਗਤਾ	0-8				
3. ਪਹਿਲਕਦਮੀ	0-7				
4. ਕੰਪਿਊਟਰ ਤੇ ਕੰਮ ਕਰਨ ਦੀ ਪ੍ਰਵੀਨਤਾ	0-7				
ਕੰਮ ਕਰਨ ਦੀ ਸਮੱਝਥਾ ਸਬੰਧੀ ਸਮੁੱਚੀ ਦਰਜਾਬੰਦੀ (over all grading) 1 ਤੋਂ 4 ਦਾ ਕੁਲ ਜੋੜ	30				
ਭਾਗ-3 ਦੇ ਉ, ਅ ਅਤੇ ਈ ਵਿੱਚ ਪ੍ਰਾਪਤ ਕੁਲ ਪ੍ਰਤੀਸ਼ਤ ਅੰਕ	100				

ਨੋਟ ਸਮੁੱਚੀ ਦਰਜਾਬੰਦੀ ਨਿਰਧਾਰਿਤ ਕੀਤੇ ਅਨੁਪਾਤ ਵਿੱਚ ਸੰਕੇਤ ਦੇ ਸਨਮੁੱਖ ਅਨੁਪਾਤ ਤੇ  
ਅਧਾਰਿਤ ਹੋਵੇਗੀ।

1. ਆਮ ਜਨਤਾ ਨਾਲ ਸੰਪਰਕ (ਜਿਥੇ ਕਿਤੇ ਲਾਗੂ ਹੋਵੇ) (ਕ੍ਰਿਪਾ ਕਰਕੇ ਆਮ ਜਨਤਾ ਦੀ ਅਧਿਕਾਰੀ ਤੱਕ ਪਹੁੰਚ (accessibility) ਦੀ ਅਤੇ ਉਨ੍ਹਾਂ ਦੀਆਂ ਲੋੜਾਂ ਪ੍ਰਤੀ ਜਵਾਬਦੇਹੀ ਬਾਰੇ ਟਿੱਪਣੀ ਦਿੱਤੀ ਜਾਵੇ)

2. ਟ੍ਰੈਨਿੰਗ (ਅਧਿਕਾਰੀ ਦੇ ਭਵਿੱਖ ਵਿੱਚ ਕੰਮ ਕਾਜ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਉਸ ਦੇ ਕੰਮ ਕਰਨ ਸਮੱਝਦਾ ਵਿੱਚ ਸੁਧਾਰ ਲਿਆਉਣ ਲਈ ਟ੍ਰੈਨਿੰਗ ਦੀ ਸਿਫਾਰਸ਼ ਕੀਤੀ ਜਾਵੇ)

3. ਸਿਹਤ ਦੀ ਸਥਿਤੀ

4. ਦਿਆਨਦਾਰੀ (integrity) (ਅਧਿਕਾਰੀ/ਕਰਮਚਾਰੀ ਦੀ ਦਿਆਨਤਦਾਰੀ ਬਾਰੇ ਟਿੱਪਣੀ ਦਿੱਤੀ ਜਾਵੇ)

5. ਰਿਪੋਰਟ ਕਰਤਾ ਅਧਿਕਾਰੀ ਵੱਲੋਂ ਕਰਮਚਾਰੀ/ਅਧਿਕਾਰੀ ਦੀ ਸਮੱਝਦਾ ਅਤੇ ਅਸਮਰੱਥਤਾ, ਆਸਾਧਾਰਣ ਪ੍ਰਾਪਤੀਆਂ (extraordinary), ਮਹੱਤਵਪੂਰਨ ਅਸਫਲਤਾਵਾਂ ਅਤੇ ਕਮਜ਼ੋਰ ਵਰਗਾਂ ਪ੍ਰਤੀ ਵਤੀਰੇ ਸਬੰਧੀ 100(ਸੌ) ਸ਼ਬਦਾਂ ਵਿੱਚ ਵਰਨਣ ਕੀਤਾ ਜਾਵੇ।

6. ਰਿਪੋਰਟ ਦੇ ਭਾਗ-3 ਵਿੱਚ ਦਰਜ ਉ,ਆ ਅਤੇ ਦ ਵਿੱਚ ਦਿੱਤੀ ਵੇਟੇਜ (weightage) ਦੇ ਆਧਾਰ ਤੋਂ ਸਮੁੱਚੀ ਦਰਜਾਬੰਦੀ

ਦਿੱਤੀ ਜਾਣ ਵਾਲੀ ਦਰਜਾਬੰਦੀ

--

ਸਥਾਨ

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ

ਮਿਤੀ

ਨਾਂ.....

ਰਿਪੋਰਟ ਅਧੀਨ ਸਮੇਂ ਦੌਰਾਨ

ਅਹੁੱਦਾ.....

ਰੀਵਿਊ ਕਰਤਾ ਅਧਿਕਾਰੀ ਦੇ ਕਥਨ:-

1. ਰੀਵਿਊ ਕਰਤਾ ਅਧਿਕਾਰੀ ਅਧੀਨ ਕੀਤੇ ਕੰਮ ਦਾ ਸਮਾਂ

2. ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-3 ਅਤੇ 4 ਵਿੱਚ ਕੀਤੇ ਕੰਮ ਅਤੇ ਵਿਸ਼ੇਸ਼ਤਾਵਾਂ ਸਬੰਧੀ ਕੀਤੀ ਦਰਜਾਬੰਦੀ ਨਾਲ ਸਹਿਮਤ ਹੋ? (ਜੇਕਰ ਨਹੀਂ ਤਾਂ ਸਬੰਧਤ ਭਾਗ ਵਿੱਚ ਉਪਲੰਬਧ ਕਾਲਮ ਵਿੱਚ ਆਪਣਾ ਮੁਲੰਕਣ ਦਰਜ ਕੀਤਾ ਜਾਵੇ ਅਤੇ ਆਪਣੇ ਹਸਤਾਖਰ ਕੀਤੇ ਜਾਣ)

3. ਜੋਕਰ ਸਹਿਮਤ ਨਹੀਂ ਤਾਂ ਕਾਰਨ ਦੱਸੇ ਜਾਣ? ਕੀ ਤੁਸੀਂ ਉਸ ਵਿੱਚ ਕੁਝ ਸੁਧਾਰ ਕਰਨ ਜਾਂ ਕੁਝ ਸਾਮਿਲ ਕਰਨ ਚਾਹੁੰਦੇ ਹੋ।

4. ਰਿਪੋਰਟ ਕਰਤਾ ਅਧਿਕਾਰੀ ਦੇ ਕਥਨ(ਕ੍ਰਿਪਾ ਕਰਕੇ ਅਧਿਕਾਰੀ ਦੇ ਸਮੁੱਚੇ ਗੁਣਾਂ, ਸਮੇਤ ਸਮਰੱਥਾਵਾਂ, ਅਸਮਰਥਤਾਵਾਂ ਅਤੇ ਕਮਜ਼ੋਰ ਪ੍ਰਤੀ ਵਤੀਰੇ ਬਾਰੇ ਲੱਗਭੱਗ 100 ਸ਼ਬਦਾਂ ਵਿੱਚ ਵਰਨਣ ਕੀਤਾ ਜਾਵੇ।

5. ਰਿਪੋਰਟ ਦੇ ਭਾਗ 3 ਵਿੱਚ ਦਰਜ ਉ,ਅ,ਈ ਵਿੱਚ ਦਿੱਤੀ ਵੇਟੇਜ ( ) ਦੇ ਆਧਾਰ ਤੇ ਸਮੁੱਚੀ ਅੰਕਿਕ ਗ੍ਰੇਡਿੰਗ ਅਤੇ ਦਰਜਾਬੰਦੀ

ਦਿੱਤੀ ਜਾਣ ਵਾਲੀ ਦਰਜਾਬੰਦੀ

--

ਸਥਾਨ

ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ

ਨਮ.....

ਰਿਪੋਰਟ ਦੇ ਸਮੇਂ ਦੌਰਾਨ

ਅਹੁੰਦਾ.....

6. ਪ੍ਰਵਾਨ ਕਰਤਾ ਅਧਿਕਾਰੀ ਵੱਲੋਂ ਰਿਪੋਰਟ ਕਰਤਾ/ਰਿਵਿਊ ਕਰਤਾ ਅਧਿਕਾਰੀ ਵੱਲੋਂ ਭਾਗ-3 ਵਿੱਚ ਉ,ਆ ਅਤੇ ਏ ਵਿੱਚ ਕੀਤੀ ਅੰਕਿਕ ਗ੍ਰੇਡਿੰਗ ਅਤੇ ਦਰਜਬੰਦੀ ਦੇ ਅਧਾਰ ਤੇ ਸਮੁੱਚੀ ਅੰਕਿਕ ਗ੍ਰੇਡਿੰਗ ਅਤੇ ਦਰਜਬੰਦੀ

ਦਿੱਤੀ ਜਾਣ ਵਾਲੀ ਦਰਜਾਬੰਦੀ

--

ਸਥਾਨ

ਪ੍ਰਵਾਨ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ

ਨਾਮ.....

ਰਿਪੋਰਟ ਦੇ ਸਮੇਂ ਦੌਰਾਨ

ਅਹੁੱਦਾ.....

ਨੋਟ: 1. ਜੇਕਰ ਪ੍ਰਵਾਨ ਕਰਤਾ ਅਧਿਕਾਰੀ ਆਪਣੇ ਕਿਸੇ ਕਿਸਮ ਦੇ ਕਥਨ ਦਰਜ ਕਰਨੇ ਚਾਹੁੰਦੇ ਹੋਵੇ, ਉਹ ਵੀ ਉੱਪਰ ਦੱਸੀ ਥਾਂ ਤੇ ਅੰਕਿਤ ਕਰ ਸਕਦਾ ਹੈ।

2. ਏ.ਪੀ.ਏ.ਆਰ ਦੇ ਪ੍ਰਵਾਨਮੇ ਵਿੱਚ ਹੇਠ ਲਿਖੇ ਅਨੁਸਾਰ ਪ੍ਰਤੀਸਤਤਾ ਦੇ ਅਧਾਰ ਤੇ ਦਰਜਾਬੰਦੀ ਕੀਤੀ ਜਾਵੇ।

ਅੰਕਿਤ ਗ੍ਰੇਡਿੰਗ	ਦਰਜਬੰਦੀ
81-100%	ਉੱਤਮ
61-80%	ਬਹੁਤ ਅੱਛਾ
51-60%	ਅੱਛਾ
31-50%	ਅੱਸਤ
31% ਜਾਂ ਘੱਟ	ਅੱਸਤ ਤੋਂ ਘੱਟ

(ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਦੇ ਗਰੁੱਪ-ਫੀ ਕਰਮਚਾਰੀਆਂ ਲਈ)

ਭਾਗ-1

1.	ਕਰਮਚਾਰੀ ਦਾ ਨਾਮ	
2.	ਪਿਤਾ ਦਾ ਨਾਮ	
3.	ਅਹੁਦਾ	
4.	ਰਿਪੋਰਟ ਅਧੀਨ ਸਮਾਂ	
5.	ਰਿਪੋਰਟ ਲਿਖਣ ਵਾਲੇ ਅਧਿਕਾਰੀ ਦਾ ਨਾਮ ਅਤੇ ਅਹੁਦਾ	
6.	ਉ)ਕੀ ਕਰਮਚਾਰੀ ਨੇ ਪੀ ਆਰ ਵੀਜ਼ਾ/ਗਰੀਨ ਕਾਰਡ/ਇਮੀਗਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ?	
7.	ਅ) ਜੇਕਰ ਹਾਂ, ਤਾਂ ਪੂਰੀ ਸੂਚਨਾ ਮੁਕੰਮਲ ਵੇਰਵਾ ਸਹਿਤ ਦਰਜ ਕੀਤੀ ਜਾਵੇ, ਜਿਵੇਂ ਕਿ ਕਰਮਚਾਰੀ ਵਲੋਂ ਕਿਸ ਦੇਸ਼ ਦੀ ਪੀ ਆਰ ਵੀਜ਼ਾ/ਗਰੀਨ ਕਾਰਡ/ਇਮੀਗਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ ਸਬੰਧਤ ਦਸਤਾਵੇਜ਼ਾਂ ਦੀ ਕਾਪੀ ਨਾਲ ਨੱਥੀ ਕੀਤੀ ਜਾਵੇ।	

ਭਾਗ-2

1. ਆਮ ਅਨੁਮਾਨ

1.	(ਇਸ ਵਿੱਚ ਸਬੰਧਤ ਕਰਮਚਾਰੀ ਦੇ ਕੰਮ,ਚਾਲ ਚਲਣ ਸਬੰਧੀ ਸਮੁੱਚਾ ਅਨੁਮਾਨ ਸਾਮਿਲ ਹੋਵੇ। ਖਾਸ ਤੌਰ 'ਤੇ ਇਸ ਵਿੱਚ ਕਰਮਚਾਰੀ ਦੀ ਇਮਾਨਦਾਰੀ ਲਈ ਦਫ਼ਤਰ ਵਿੱਚ ਸਮੇਂ ਦੀ ਪਾਬੰਦੀ, ਅਨੁਸਾਸ਼ਨ ਪ੍ਰਤੀ ਜਿੰਮੇਵਾਰੀ ਅਤੇ ਸੀਨੀਅਰ ਅਧਿਕਾਰੀਆਂ ਪ੍ਰਤੀ ਆਗਿਆਕਾਰਤਾ ਦਾ ਵੇਰਵਾ ਹੋਵੇ)	
2.	ਖਾਮੀਆਂ ਜੋ ਕੋਈ ਹੋਣ	
3.	ਤਰੱਕੀ ਲਈ ਯੋਗਤਾ	
4.	ਕੀ ਕਰਮਚਾਰੀ ਪੰਜਾਬੀ ਭਾਸ਼ਾ ਦਾ ਗਿਆਨ ਰੱਖਦਾ ਹੈ ?	
5.	ਦਰਜਾਬੰਦੀ(ਉਤਮ/ਬਹੁਤ ਚੰਗਾ / ਚੰਗਾ / ਔਸਤ/ਔਸਤ ਤੋਂ ਘੱਟ):	

.....

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ

ਨਾਮ.....

ਅਹੁਦਾ.....